

ਸਾਰਗ ਮਹਲਾ ੧ ॥

Saarang, First Mehl:

ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥

My Beloved Lord God is not far away.

ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥

My mind is pleased and appeased by the Word of the True Guru's Teachings.
I have found the Lord, the Support of my breath of life. ||1||Pause||

ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥

This is the way to meet your Husband Lord. Blessed is the soul-bride who is loved by her Husband Lord.

ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥

Social class and status, race, ancestry and skepticism are eliminated, following the Guru's Teachings and contemplating the Word of the Shabad. ||1||

ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥

One whose mind is pleased and appeased, has no egotistical pride. Violence and greed are forgotten.

ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥

The soul-bride intuitively ravishes and enjoys her Husband Lord; as Gurmukh, she is embellished by His Love. ||2||

ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥

Burn away any love of family and relatives, which increases your attachment to Maya.

ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥

One who does not savor the Lord's Love deep within, lives in duality and corruption. ||3||

ਅੰਤਰਿ ਰਤਨ ਪਦਾਰਥ ਹਿਤ ਕੋ ਦੁਰੈ ਨ ਲਾਲ ਪਿਆਰੀ ॥

His Love is a priceless jewel deep within my being; the Lover of my Beloved is not hidden.

ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥

O Nanak, as Gurmukh, enshrine the Priceless Naam deep within your being,
all the ages through. ||4||3||